

ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥ ੧ ॥
ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥ ੧ ॥ ਰਹਾਉ ॥ ਮੋਹ ਭਰਮਿ
ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥ ੨ ॥ ਬੰਧਨ ਅੰਧ ਕੂਪ ਗ੍ਰਿਹ
ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥ ੩ ॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ ਆਗੈ
ਗਤਿ ਪਾਈ ॥੪॥੨੨॥੨੩॥ {ਪੰਨਾ 388}

ਪਦਅਰਥ:- ਕਾਮਿ—ਕਾਮ ਵਿਚ। ਕ੍ਰੋਧਿ—ਕ੍ਰੋਧ ਵਿਚ। ਅਹੰਕਾਰਿ—ਅਹੰਕਾਰ ਵਿਚ। ਵਿਗੂਤੇ—ਖੁਆਰ ਹੁੰਦੇ
ਹਨ। ਛੂਟੇ—ਬਚ ਜਾਂਦੇ ਹਨ।1।

ਮਾਤੇ—ਮਸਤ, ਹੋਏ। ਮਦ—ਨਸ਼ਾ। ਰਾਤੇ—ਰੱਤੇ ਹੋਏ, ਰੰਗੇ ਹੋਏ।1। ਰਹਾਉ।

ਭਰਮਿ—ਭਟਕਣਾ ਵਿਚ। ਅਸਥਿਰੁ—ਟਿਕਿਆ ਹੋਇਆ, ਜਨਮ ਮਰਨ ਦੇ ਗੇੜ ਤੋਂ ਬਚਿਆ ਹੋਇਆ।2।

ਅੰਧ ਕੂਪ—ਅੰਨ੍ਹਾ ਖੂਹ। ਮੁਕਤੇ—ਸੁਤੰਤਰ, ਆਜ਼ਾਦ। ਨੇਰਾ—ਨੇੜੇ।3।

ਨਾਨਕ—ਹੇ ਨਾਨਕ! ਈਹਾ—ਇਸ ਲੋਕ ਵਿਚ। ਗਤਿ—ਉੱਚੀ ਆਤਮਕ ਅਵਸਥਾ।4।

ਅਰਥ:- (ਹੇ ਭਾਈ! ਮਾਇਆ ਵੇੜੇ ਜੀਵ) ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ (ਆਤਮਕ ਜੀਵਨ ਵਲੋਂ) ਸੁੱਤੇ
ਰਹਿੰਦੇ ਹਨ (ਬੇ-ਪਰਵਾਹ ਟਿਕੇ ਰਹਿੰਦੇ ਹਨ)। ਪਰ ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਪ੍ਰਭੂ-ਨਾਮ ਦਾ
ਸਿਮਰਨ ਕਰਦੇ ਹੋਏ (ਹਰਿ-ਨਾਮ-ਰੰਗ ਵਿਚ) ਰੰਗੀਜ ਕੇ (ਮਾਇਆ ਦੇ ਗੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ।1।
ਰਹਾਉ।

(ਹੇ ਭਾਈ! ਮਾਇਆ-ਗੁਸੇ ਜੀਵ) ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸ ਕੇ) ਖੁਆਰ ਹੁੰਦੇ ਰਹਿੰਦੇ ਹਨ।
ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ (ਕਾਮ ਕ੍ਰੋਧ ਅਹੰਕਾਰ ਆਦਿਕ ਤੋਂ) ਬਚੇ ਰਹਿੰਦੇ
ਹਨ।1।

(ਹੇ ਭਾਈ! ਮਾਇਆ ਦੇ) ਮੋਹ ਦੀ ਭਟਕਣਾ ਵਿਚ ਪੈ ਕੇ ਮਨੁੱਖ ਅਨੇਕਾਂ ਜੂਨਾਂ ਵਿਚ ਭਵਾਏ ਜਾਂਦੇ ਹਨ ਪਰ ਭਗਤ
ਜਨ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਦੇ ਹਨ ਉਹ (ਜਨਮ ਮਰਨ ਦੇ ਗੇੜ ਵਲੋਂ) ਅਡੋਲ ਰਹਿੰਦੇ ਹਨ।2।

(ਹੇ ਭਾਈ!) ਇਹ ਘਰ ਮੇਰਾ ਹੈ, ਇਹ ਘਰ ਮੇਰਾ ਹੈ—ਇਸ ਮੋਹ ਦੇ ਅੰਨ੍ਹੇ ਖੂਹ ਦੇ ਬੰਧਨਾਂ ਤੋਂ ਉਹ ਸੰਤ ਜਨ
ਆਜ਼ਾਦ ਰਹਿੰਦੇ ਹਨ ਜੇਹੜੇ ਪਰਮਾਤਮਾ ਨੂੰ (ਹਰ ਵੇਲੇ) ਆਪਣੇ ਨੇੜੇ ਵੱਸਦਾ ਸਮਝਦੇ ਹਨ।3।

ਹੇ ਨਾਨਕ! ਆਖ—ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ਉਹ ਇਸ ਲੋਕ ਵਿਚ ਆਤਮਕ
ਆਨੰਦ ਮਾਣਦਾ ਹੈ, ਪਰਲੋਕ ਵਿਚ ਭੀ ਉਹ ਉੱਚੀ ਆਤਮਕ ਅਵਸਥਾ ਹਾਸਲ ਕਰੀ ਰੱਖਦਾ ਹੈ।4। 22। 73।